

# Exchange of list of prisoners between India and Pakistan

January 01, 2021

## ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਇਆ ਕੈਦੀਆਂ ਦੀ ਸੂਚੀ ਦਾ ਵਟਾਂਦਰਾ

1 ਜਨਵਰੀ, 2021

ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਕੂਟਨੀਤਕ ਚੈਨਲਾਂ ਰਾਹੀਂ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਖੇ ਇੱਕੋ ਸਮੇਂ ਆਪੋ-ਆਪਣੇ ਕਬਜ਼ੇ ਵਿੱਚ ਮੌਜੂਦ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀ ਸੂਚੀ ਦਾ ਵਟਾਂਦਰਾ ਹੋਇਆ। ਇੰਜ ਹੋਣਾ ਸੱਲ 2008 ਦੇ ਸਮਝੌਤੇ ਦੇ ਪ੍ਰਵਾਨਾ ਅਨੁਸਾਰ ਹੈ, ਜਿਸ ਦੇ ਤਹਿਤ ਹਰ ਸਾਲ 1 ਜਨਵਰੀ ਅਤੇ 1 ਜੁਲਾਈ ਨੂੰ ਅਜਿਹੀਆਂ ਸੂਚੀਆਂ ਦਾ ਵਟਾਂਦਰਾ ਕੀਤਾ ਜਾਂਦਾ ਹੈ।

ਭਾਰਤ ਨੇ ਆਪਣੇ ਕਬਜ਼ੇ ਵਿੱਚ ਮੌਜੂਦ 263 ਪਾਕਿਸਤਾਨੀ ਨਾਗਰਿਕ ਕੈਦੀਆਂ ਅਤੇ 77 ਮਛੇਰਿਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪੀ। ਇਸੇ ਤਰ੍ਹਾਂ ਪਾਕਿਸਤਾਨ ਨੇ ਆਪਣੀ ਹਿਰਾਸਤ ਵਿੱਚ ਮੌਜੂਦ 49 ਨਾਗਰਿਕ ਕੈਦੀਆਂ ਅਤੇ 270 ਮਛੇਰਿਆਂ ਦੀ ਸੂਚੀ ਸਾਂਝੀ ਕੀਤੀ, ਜੋ ਭਾਰਤੀ ਹਨ ਜਾਂ ਜਿਨ੍ਹਾਂ ਨੂੰ ਭਾਰਤੀ ਮੰਨਿਆ ਜਾਂਦਾ ਹੈ।

ਸਰਕਾਰ ਨੇ ਪਾਕਿਸਤਾਨ ਦੇ ਕਬਜ਼ੇ 'ਚ ਨਾਗਰਿਕ ਕੈਦੀਆਂ, ਲਾਪਤਾ ਭਾਰਤੀ ਫੌਜੀਆਂ ਅਤੇ ਮਛੇਰਿਆਂ ਨੂੰ ਉਨ੍ਹਾਂ ਦੀਆਂ ਕਿਸ਼ਤੀਆਂ ਸਮੇਤ ਜਲਦੀ ਛੱਡਣ ਦੀ ਮੰਗ ਕੀਤੀ ਹੈ। ਇਸ ਪਰਿਪੇਖ ਵਿੱਚ ਪਾਕਿਸਤਾਨ ਨੂੰ ਕਿਹਾ ਗਿਆ ਹੈ ਕਿ ਉਹ 3 ਭਾਰਤੀ ਨਾਗਰਿਕ ਕੈਦੀਆਂ ਅਤੇ 185 ਭਾਰਤੀ ਮਛੇਰਿਆਂ ਦੀ ਰਿਹਾਈ ਅਤੇ ਵਤਨ ਵਾਪਸੀ ਵਿੱਚ ਤੇਜ਼ੀ ਲਿਆਵੇ ਜਿੰਨਾਂ ਦੀ ਕੌਮੀਅਤ ਦੀ ਤਸਦੀਕ ਕਰਕੇ ਇਸ ਬਾਰੇ ਪਾਕਿਸਤਾਨ ਨੂੰ ਦੱਸ ਦਿੱਤਾ ਗਿਆ ਹੈ। ਇਸ ਤੋਂ ਛੁੱਟ ਪਾਕਿਸਤਾਨ ਨੂੰ ਇਸਦੇ ਕਬਜ਼ੇ ਵਿੱਚ ਮੌਜੂਦ ਭਾਰਤੀ ਮਛੇਰਿਆਂ ਅਤੇ 22 ਨਾਗਰਿਕ ਕੈਦੀਆਂ ਨੂੰ ਫੌਰਨ ਕੌਂਸਲਰ ਪਹੁੰਚ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਭਾਰਤੀ ਮੰਨਿਆ ਜਾਂਦਾ ਹੈ।

ਸਰਕਾਰ ਨੇ ਪਾਕਿਸਤਾਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੈਡੀਕਲ ਮਾਹਰਾਂ ਦੀ ਟੀਮ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਵਿੱਚ ਤੇਜ਼ੀ ਲਿਆਵੇ ਅਤੇ ਉਨ੍ਹਾਂ ਦੀ ਪਾਕਿਸਤਾਨ ਫੇਰੀ ਨੂੰ ਸੁਖਾਲਾ ਕਰੇ, ਤਾਂ ਜੋ ਪਾਕਿਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਮਾਨਸਿਕ ਰੋਗੀ ਭਾਰਤੀ ਕੈਦੀਆਂ ਦੀ ਮਾਨਸਿਕ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ, ਜਿੰਨਾਂ ਨੂੰ ਭਾਰਤੀ ਮੰਨਿਆ ਜਾਂਦਾ ਹੈ। ਛੇਤੀ ਹੀ ਸਾਂਝੀ ਨਿਆਂਇਕ ਕਮੇਟੀ ਦਾ ਪਾਕਿਸਤਾਨ ਦਾ ਦੌਰਾ ਕਰਾਉਣ ਦੀ ਤਜਵੀਜ਼ ਵੀ ਦਿੱਤੀ ਗਈ।

ਭਾਰਤ ਪਹਿਲ ਦੇ ਅਧਾਰ ਤੇ ਸਾਰੇ ਮਨੁੱਖੀ ਮਸਲਿਆਂ ਨਾਲ ਨਜਿੱਠਣ ਪ੍ਰਤੀ ਵਚਨਬੱਧ ਹੈ, ਜਿਸ ਵਿੱਚ ਆਪੋ ਆਪਣੇ ਦੇਸ਼ ਵਿੱਚ ਕੈਦੀਆਂ ਅਤੇ ਮਛੇਰਿਆਂ ਨਾਲ ਸਬੰਧਤ ਮਸਲੇ ਵੀ ਸ਼ਾਮਲ ਹਨ। ਇਸ ਬਾਰੇ ਭਾਰਤ ਨੇ ਪਾਕਿਸਤਾਨ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਮਛੇਰਿਆਂ ਸਮੇਤ 80 ਪਾਕਿਸਤਾਨੀ ਕੈਦੀਆਂ ਦੀ ਕੌਮੀਅਤ ਦੀ ਤਸਦੀਕ ਕਰਨ ਲਈ ਲੋੜੀਂਦੀ ਪ੍ਰਕਿਰਿਆ ਨੂੰ ਤੇਜ਼ ਕਰੇ, ਜਿਨ੍ਹਾਂ ਦੀ ਵਾਪਸ ਵਾਪਸੀ ਵਿੱਚ ਪਾਕਿਸਤਾਨ ਵੱਲੋਂ ਉਨ੍ਹਾਂ ਦੀ ਕੌਮੀਅਤ ਦੀ ਤਸਦੀਕ ਦੀ ਥੋੜ ਹੈ। COVID -19 ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਨੂੰ ਸਾਰੇ ਭਾਰਤੀ ਅਤੇ ਭਾਰਤੀ ਮੰਨੇ ਜਾਣ ਵਾਲੇ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਦੀ ਸੁਰੱਖਿਆ ਅਤੇ ਖੈਰੀਅਤ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਗਈ ਹੈ।

ਨਵੀਂ ਦਿੱਲੀ

1 ਜਨਵਰੀ, 2021

DISCLAIMER: This is an approximate translation. The original is available in English on MEA's website and may be referred to as the official press release.